

ਸੋਰਠਿ ਮਹਲਾ ੫ ॥

Sorat'h, Fifth Mehl:

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

I have been blessed with peace, pleasure, bliss, and the celestial sound current, gazing upon the feet of God.

ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥

The Savior has saved His child, and the True Guru has cured his fever. ||1||

ਉਬਰੇ ਸਤਿਗੁਰ ਕੀ ਸਰਣਾਈ ॥

I have been saved, in the True Guru's Sanctuary;

ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

service to Him does not go in vain. ||1||Pause||

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥

There is peace within the home of one's heart, and there is peace outside as well, when God becomes kind and compassionate.

ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

O Nanak, no obstacles block my way; my God has become gracious and merciful to me. ||2||12||40||